

ਰਾਮਕਲੀ ਮਹਲਾ ੫ ॥
Raamkalee, Fifth Mehl:

ਕਰਨ ਕਰਾਵਨ ਸੋਈ ॥
He is the Creator, the Cause of causes;

ਆਨ ਨ ਦੀਸੈ ਕੋਈ ॥
I do not see any other at all.

ਠਾਕੁਰੁ ਮੇਰਾ ਸੁਘੜੁ ਸੁਜਾਨਾ ॥
My Lord and Master is wise and all-knowing.

ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥
Meeting with the Gurmukh, I enjoy His Love. ||1||

ਐਸੋ ਰੇ ਹਰਿ ਰਸੁ ਮੀਠਾ ॥
Such is the sweet, subtle essence of the Lord.

ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥
How rare are those who, as Gurmukh, taste it. ||1||Pause||

ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥
The Light of the Ambrosial Name of the Lord is immaculate and pure.

ਪੀਵਤ ਅਮਰ ਭਏ ਨਿਹਕਾਮ ॥
Drinking it in, one becomes immortal and free of desire.

ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥
The body and mind are cooled and soothed, and the fire is extinguished.

ਅਨਦ ਰੂਪ ਪ੍ਰਗਟੇ ਸੰਸਾਰੀ ॥੨॥
Such a being is the embodiment of bliss, famous throughout the world. ||2||

ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥
What can I offer You, Lord? Everything belongs to You.

ਸਦ ਬਲਿਹਾਰਿ ਜਾਉ ਲਖ ਬੇਰਾ ॥
I am forever a sacrifice to You, hundreds of thousands of times.

ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥

You blessed me, and fashioned my body, mind and soul.

ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥

By Guru's Grace, this lowly being was exalted. ||3||

ਖੋਲਿ ਕਿਵਾਰਾ ਮਹਲਿ ਬੁਲਾਇਆ ॥

Opening the door, You summoned me to the Mansion of Your Presence.

ਜੈਸਾ ਸਾ ਤੈਸਾ ਦਿਖਲਾਇਆ ॥

As You are, so You have revealed Yourself to me.

ਕਹੁ ਨਾਨਕ ਸਭੁ ਪੜਦਾ ਤੂਟਾ ॥

Says Nanak, the screen is totally torn away;

ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥

I am Yours, and You are enshrined within my mind. ||4||3||14||